

ਜੈਤਸਰੀ ਮਹਲਾ ੫ ਛੰਤ ਘਰੁ ੧

Jaitsree, Fifth Mehl, Chhant, First House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸਲੋਕ ॥

Shalok:

ਦਰਸਨੁ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥

I am thirsty for the Blessed Vision of the Lord's Darshan, day and night; I yearn for Him constantly, night and day.

ਖੋਲ੍ਹਿਹੁ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥

Opening the door, O Nanak, the Guru has led me to meet with the Lord, my Friend. ||1||

ਛੰਤ ॥

Chhant:

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥

Listen, O my intimate friend - I have just one prayer to make.

ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥

I have been wandering around, searching for that enticing, sweet Beloved.

ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੇਰੀ ਦਰਸਨੁ ਦੀਜੈ ॥

Whoever leads me to my Beloved - I would cut off my head and offer it to him, even if I were granted the Blessed Vision of His Darshan for just an instant.

ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥

My eyes are drenched with the Love of my Beloved; without Him, I do not have even a moment's peace.

ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾੜ੍ਹਕ ਜਿਵੈ ਤਿਸੰਤੀਆ ॥

My mind is attached to the Lord, like the fish to the water, and the rainbird, thirsty for the raindrops.

ਜਨ ਨਾਨਕ ਗੁਰੂ ਪੁਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥

Servant Nanak has found the Perfect Guru; his thirst is totally quenched. ||1||

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥

O intimate friend, my Beloved has all these loving companions; I cannot compare to any of them.

ਯਾਰ ਵੇ ਹਿਕਿ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥

O intimate friend, each of them is more beautiful than the others; who could consider me?

ਹਿਕਿ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥

Each of them is more beautiful than the others; countless are His lovers, constantly enjoying bliss with Him.

ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥

Beholding them, desire wells up in my mind; when will I obtain the Lord, the treasure of virtue?

ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੋਂਹੀਆ ॥

I dedicate my mind to those who please and attract my Beloved.

ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥

Says Nanak, hear my prayer, O happy soul-brides; tell me, what does my Husband Lord look like? ||2||

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥

O intimate friend, my Husband Lord does whatever He pleases; He is not dependent on anyone.

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥

O intimate friend, you have enjoyed your Beloved; please, tell me about Him.

ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥

They alone find their Beloved, who eradicate self-conceit; such is the good destiny written on their foreheads.

ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥

Taking me by the arm, the Lord and Master has made me His own; He has not considered my merits or demerits.

ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥

She, whom You have adorned with the necklace of virtue, and dyed in the deep crimson color of His Love - everything looks beautiful on her.

ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥

O servant Nanak, blessed is that happy soul-bride, who dwells with her Husband Lord. ||3||

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥

O intimate friend, I have found that peace which I sought.

ਵਰੁ ਲੋੜੀਦਾ ਆਇਆ ਵਜੀ ਵਾਧਾਈ ॥

My sought-after Husband Lord has come home, and now, congratulations are pouring in.

ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥

Great joy and happiness welled up, when my Husband Lord, of ever-fresh beauty, showed mercy to me.

ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥

By great good fortune, I have found Him; the Guru has united me with Him, through the Saadh Sangat, the True Congregation of the Holy.

ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥

My hopes and desires have all been fulfilled; my Beloved Husband Lord has hugged me close in His embrace.

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

Prays Nanak, I have found that peace which I sought, meeting with the Guru. ||4||1||